

ਜਉ ਤੁਮ ਗਿਰਿਵਰ ਤਉ ਹਮ ਮੋਰਾ ॥

If You are the mountain, Lord, then I am the peacock.

ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥

If You are the moon, then I am the partridge in love with it. ||1||

ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥

O Lord, if You will not break with me, then I will not break with You.

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥

For, if I were to break with You, with whom would I then join? ||1||Pause||

ਜਉ ਤੁਮ ਦੀਵਰਾ ਤਉ ਹਮ ਬਾਤੀ ॥

If You are the lamp, then I am the wick.

ਜਉ ਤੁਮ ਤੀਰਥ ਤਉ ਹਮ ਜਾਤੀ ॥੨॥

If You are the sacred place of pilgrimage, then I am the pilgrim. ||2||

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥

I am joined in true love with You, Lord.

ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥

I am joined with You, and I have broken with all others. ||3||

ਜਹ ਜਹ ਜਾਉ ਤਹਾ ਤੇਰੀ ਸੇਵਾ ॥

Wherever I go, there I serve You.

ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥

There is no other Lord Master than You, O Divine Lord. ||4||

ਤੁਮਰੇ ਭਜਨ ਕਟਹਿ ਜਮ ਫਾਂਸਾ ॥

Meditating, vibrating upon You, the noose of death is cut away.

ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥

To attain devotional worship, Ravi Daas sings to You, Lord. ||5||5||